

# India-Australia-Japan-United States Senior Officials Consultations

September 25, 2020

ਭਾਰਤ-ਆਸਟਰੇਲੀਆ-ਜਾਪਾਨ-ਸੰਯੁਕਤ ਰਾਜ ਅਮਰੀਕਾ ਦੇ ਸੀਨੀਅਰ ਅਧਿਕਾਰੀਆਂ ਦਰਮਿਆਨ  
ਸਲਾਹ-ਮਸ਼ਵਰਾ  
25 ਸਤੰਬਰ, 2020

ਭਾਰਤੀ ਵਿਦੇਸ਼ ਮੰਤਰਾਲੇ, ਆਸਟਰੇਲੀਆਈ ਵਿਦੇਸ਼ ਮਾਮਲੇ ਅਤੇ ਵਪਾਰ ਵਿਭਾਗ, ਜਾਪਾਨੀ ਵਿਦੇਸ਼ ਮੰਤਰਾਲੇ ਅਤੇ ਸੰਯੁਕਤ ਰਾਜ ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਸਾਂਝੀ ਦਿਲਚਸਪੀ ਵਾਲੇ ਖੇਤਰੀ ਅਤੇ ਕੌਮਾਂਤਰੀ ਮੁੱਦਿਆਂ 'ਤੇ ਸਲਾਹ-ਮਸ਼ਵਰੇ ਕਰਨ ਲਈ 25 ਸਤੰਬਰ, 2020 ਨੂੰ ਇੱਕ ਵੀਡੀਓ ਕਾਨਫਰੰਸ ਕੀਤੀ।

ਨਵੰਬਰ, 2019 ਵਿੱਚ ਹੋਏ ਪਿਛਲੇ ਅਜਿਹੇ ਆਧਿਕਾਰਿਕ ਵਿਚਾਰ-ਵਟਾਂਦਰੇ ਅਤੇ ਸਤੰਬਰ, 2019 ਵਿੱਚ ਮੰਤਰੀ ਮੰਡਲ ਪੱਧਰ ਦੀ ਗੱਲਬਾਤ ਦੇ ਫਾਲੋ ਅਪ ਦੇ ਤੌਰ ਤੇ ਅਧਿਕਾਰੀਆਂ ਨੇ ਭਾਰਤ- ਪ੍ਰਸ਼ਾਂਤ ਖੇਤਰ ਅੰਦਰ ਸ਼ਾਂਤੀ, ਸੁਰੱਖਿਆ, ਸਥਿਰਤਾ ਅਤੇ ਖੁਸ਼ਹਾਲੀ ਨੂੰ ਹੋਰ ਵਧਾਉਣ ਦੇ ਮਕਸਦ ਨਾਲ ਕੁਨੈਕਟਿਵਿਟੀ ਅਤੇ ਬੁਨਿਆਦੀ ਢਾਂਚਾ ਵਿਕਾਸ ਅਤੇ ਸੁਰੱਖਿਆ ਨਾਲ ਜੁੜੇ ਮਾਮਲਿਆਂ, ਜਿਨ੍ਹਾਂ ਵਿੱਚ ਅੱਤਵਾਦ ਦਾ ਰੋਧ, ਸਾਈਬਰ ਅਤੇ ਸਮੁੰਦਰੀ ਸੁਰੱਖਿਆ ਸ਼ਾਮਲ ਸਨ, ਬਾਰੇ ਵਿਚਾਰ ਵਟਾਂਦਰੇ ਕੀਤੇ।

ਮੌਜੂਦਾ ਕੌਮਾਂਤਰੀ COVID -19 ਮਹਾਂਮਾਰੀ ਦੇ ਪ੍ਰਸੰਗ ਵਿੱਚ ਅਧਿਕਾਰੀਆਂ ਨੇ ਸਪਲਾਈ ਚੇਨਾਂ ਦੀ ਲਚਕ ਨੂੰ ਵਧਾਉਣ ਅਤੇ ਮਹਾਂਮਾਰੀ ਨਾਲ ਨਜਿੱਠਣ ਲਈ ਸਰਬੋਤਮ ਪ੍ਰਥਾਵਾਂ ਸਾਂਝਾ ਕਰਨ ਦੇ ਮਹੱਤਵ ਉੱਤੇ ਜ਼ੋਰ ਦਿੱਤਾ।

ਅਧਿਕਾਰੀਆਂ ਨੇ ਸਾਂਝੀਆਂ ਕਦਰਾਂ ਕੀਮਤਾਂ, ਸਿਧਾਂਤਾਂ ਅਤੇ ਕੌਮਾਂਤਰੀ ਕਾਨੂੰਨ ਲਈ ਸਤਿਕਾਰ 'ਤੇ ਆਧਾਰਤ ਮੁਕਤ, ਖੁੱਲ੍ਹੇ, ਖੁਸ਼ਹਾਲ ਅਤੇ ਸਮਾਵੇਸ਼ੀ ਭਾਰਤ-ਪ੍ਰਸ਼ਾਂਤ ਖੇਤਰ ਬਾਰੇ ਆਪਣੀ ਵਚਨਬੱਧਤਾ ਦੁਹਰਾਈ।

ਅਧਿਕਾਰੀਆਂ ਨੇ ਭਾਰਤ-ਪ੍ਰਸ਼ਾਂਤ ਦੇ ਖੇਤਰੀ ਢਾਂਚੇ ਵਿੱਚ ASEAN-ਕੇਂਦਰਤ ਅਤੇ ASEAN ਦੀ ਅਗਵਾਈ ਵਾਲੇ ਤੰਤਰ ਲਈ ਆਪਣਾ ਸਮਰਥਨ, ਖਾਸ ਤੌਰ 'ਤੇ ਨੇਤਾਵਾਂ ਦੀ ਅਗਵਾਈ ਵਾਲੇ ਪੂਰਬ ਏਸ਼ੀਆ ਸੰਮੇਲਨ ਲਈ, ਦੁਹਰਾਇਆ ਅਤੇ ਭਾਰਤ-ਪ੍ਰਸ਼ਾਂਤ ਵਾਸਤੇ ਸਾਂਝਾ ਅਤੇ ਚਮਕਦਾਰ ਸੁਪਨਾ ਸੱਚ ਕਰਨ ਲਈ ASEAN ਅਤੇ ਹੋਰ ਸਾਰੇ ਮੁਲਕਾਂ ਨਾਲ ਮਿਲ ਕੇ ਕੰਮ ਕਰਨ ਲਈ ਆਪਣੇ ਤਿਆਰ ਹੋਣ ਦੀ ਗੱਲ ਦੁਹਰਾਈ। ਉਨ੍ਹਾਂ ਨੇ ਵਿਅਤਨਾਮ ਵੱਲੋਂ ਕੀਤੀ ਗਈ ASEAN ਦੀ ਪ੍ਰਧਾਨਗੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਇਸ ਸਾਲ ਨਵੰਬਰ ਵਿੱਚ ਹੋਣ ਵਾਲੇ 15ਵੇਂ ਪੂਰਬ ਏਸ਼ੀਆ ਸ਼ਿਖਰ ਸੰਮੇਲਨ ਦੀ ਉਡੀਕ ਕਰ ਰਹੇ ਹਨ। ਅਧਿਕਾਰੀਆਂ ਨੇ ਇਸ ਸਾਲ ਬਾਅਦ ਵਿੱਚ ਹੋਣ ਵਾਲੇ ਮੰਤਰੀ ਪੱਧਰ ਦੇ ਸਲਾਹ-ਮਸ਼ਵਰੇ ਦੀ ਉਡੀਕ ਕਰਨ ਦੀ ਗੱਲ ਕਹੀ।

ਨਵੀਂ ਦਿਲੀ

25 ਸਤੰਬਰ, 2020

DISCLAIMER: This is an approximate translation. The original is available in English on MEA's website and may be referred to as the official press release.